

## TODAY'S HUKAMNAMA FROM SRI DARBAR SAHIB, Sri Amritsar.

[July 26<sup>th</sup>, 2024 - Thursday - 04:45 AM. IST]

ਸਲੋਕੁ ਮਃ ੩ ॥

ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹੁ ਹੈ ਗੁਰਮੁਖਿ ਬੂਝੈ ਕੋਇ ॥  
ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ  
ਹੋਇ ॥੧॥ ਮਃ ੩ ॥ ਵਾਹੁ ਵਾਹੁ ਕਰਤੀ ਰਸਨਾ ਸਬਦਿ ਸੁਹਾਈ ॥ ਪੂਰੈ ਸਬਦਿ ਪ੍ਰਭੁ ਮਿਲਿਆ ਆਈ ॥  
ਵਡਭਾਗੀਆ ਵਾਹੁ ਵਾਹੁ ਮੁਹੁ ਕਢਾਈ ॥ ਵਾਹੁ ਵਾਹੁ ਕਰਹਿ ਸੇਈ ਜਨ ਸੋਹਣੇ ਤਿਨੁ ਕਉ ਪਰਜਾ ਪੂਜਣ ਆਈ  
॥ ਵਾਹੁ ਵਾਹੁ ਕਰਮਿ ਪਰਾਪਤਿ ਹੋਵੈ ਨਾਨਕ ਦਰਿ ਸਚੈ ਸੋਭਾ ਪਾਈ ॥੨॥ ਪਉੜੀ ॥ ਬਜਰ ਕਪਾਟ ਕਾਇਆ  
ਗੜੁ ਭੀਤਰਿ ਕੂੜੁ ਕੁਸਤੁ ਅਭਿਮਾਨੀ ॥ ਭਰਮਿ ਭੂਲੇ ਨਦਰਿ ਨ ਆਵਨੀ ਮਨਮੁਖ ਅੰਧ ਅਗਿਆਨੀ ॥ ਉਪਾਇ  
ਕਿਤੇ ਨ ਲਭਨੀ ਕਰਿ ਭੇਖ ਥਕੇ ਭੇਖਵਾਨੀ ॥ ਗੁਰ ਸਬਦੀ ਖੋਲਾਈਅਨਿ ਹਰਿ ਨਾਮੁ ਜਪਾਨੀ ॥ ਹਰਿ ਜੀਉ  
ਅੰਮ੍ਰਿਤ ਬਿਰਖੁ ਹੈ ਜਿਨ ਪੀਆ ਤੇ ਤ੍ਰਿਪਤਾਨੀ ॥੧੪॥

ਸ਼ੁੱਕਰਵਾਰ, ੧੧ ਸਾਵਣ (ਸੰਮਤ ੫੫੬ ਨਾਨਕਸ਼ਾਹੀ) ੨੬ ਜੁਲਾਈ, ੨੦੨੪ (ਅੰਗ ੫੧੪)

ਪੰਜਾਬੀ ਵਿਆਖਿਆ:

ਸਲੋਕੁ ਮਃ ੩ ॥

ਕੋਈ (ਵਿਰਲਾ) ਗੁਰਮੁਖ ਸਮਝਦਾ ਹੈ ਕਿ 'ਵਾਹੁ ਵਾਹੁ' ਆਖਣਾ ਪਰਮਾਤਮਾ ਦੀ ਸਿਫਤਿ-ਸਲਾਹੁ ਕਰਨੀ ਹੈ, ਉਹ ਸੱਚਾ ਪ੍ਰਭੁ  
ਆਪ ਹੀ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਮਨੁੱਖ ਪਾਸੋਂ) 'ਵਾਹੁ ਵਾਹੁ' ਅਖਵਾਂਦਾ ਹੈ (ਭਾਵ, ਸਿਫਤਿ-ਸਲਾਹੁ ਕਰਾਂਦਾ ਹੈ)  
ਪਰਮਾਤਮਾ ਦੀ ਸਿਫਤਿ-ਸਲਾਹੁ ਦੀ ਬਾਣੀ ਪਰਮਾਤਮਾ ਦਾ ਰੂਪ ਹੈ, (ਇਸ ਨਾਲ) ਪਰਮਾਤਮਾ ਵਿਚ ਮੇਲ ਹੁੰਦਾ ਹੈ । ਹੇ  
ਨਾਨਕ! (ਪ੍ਰਭੁ ਦੀ) ਸਿਫਤਿ-ਸਲਾਹੁ ਕਰਦਿਆਂ ਪ੍ਰਭੁ ਮਿਲ ਪੈਂਦਾ ਹੈ; (ਪਰ, ਇਹ ਸਿਫਤਿ-ਸਲਾਹੁ) ਪ੍ਰਭੁ ਦੀ ਮਿਹਰ ਨਾਲ  
ਮਿਲਦੀ ਹੈ ।੧। ਗੁਰੂ ਦੇ ਸ਼ਬਦ ਦੁਆਰਾ 'ਵਾਹੁ ਵਾਹੁ' ਆਖਦੀ ਜੀਭ ਸੋਹਣੀ ਲੱਗਦੀ ਹੈ, ਪ੍ਰਭੁ ਮਿਲਦਾ ਹੀ ਗੁਰੂ ਦੇ ਪੂਰਨ ਸ਼ਬਦ  
ਦੀ ਰਾਹੀਂ ਹੈ । ਵੱਡੇ ਭਾਗਾਂ ਵਾਲਿਆਂ ਦੇ ਮੂੰਹ ਵਿਚੋਂ ਪ੍ਰਭੁ 'ਵਾਹੁ ਵਾਹੁ' ਅਖਵਾਉਂਦਾ ਹੈ, ਜੋ ਮਨੁੱਖ 'ਵਾਹੁ ਵਾਹੁ' ਕਰਦੇ ਹਨ,  
ਉਹ ਸੋਹਣੇ ਲੱਗਦੇ ਹਨ ਤੇ ਸਾਰੀ ਦੁਨੀਆ ਉਹਨਾਂ ਦੇ ਚਰਨ ਪਰਸਣ ਆਉਂਦੀ ਹੈ । ਹੇ ਨਾਨਕ! ਪ੍ਰਭੁ ਦੀ ਮੇਹਰ ਨਾਲ ਪ੍ਰਭੁ ਦੀ  
ਸਿਫਤਿ-ਸਲਾਹੁ ਹੁੰਦੀ ਹੈ ਤੇ ਸੱਚੇ ਦਰ ਤੇ ਸੋਭਾ ਮਿਲਦੀ ਹੈ ।੨। ਅਹੰਕਾਰੀ ਮਨੁੱਖਾਂ ਦੇ ਸਰੀਰ-ਰੂਪ ਕਿਲ੍ਹੇ ਵਿਚ ਕੂੜ ਤੇ  
ਕੁਸੱਤ-ਰੂਪ ਕਰੜੇ ਫਾਟਕ ਲੱਗੇ ਹੋਏ ਹਨ, ਪਰ ਅੰਨ੍ਹੇ ਤੇ ਅਗਿਆਨੀ ਮਨਮੁਖਾਂ ਨੂੰ ਭਰਮ ਵਿਚ ਭੁੱਲੇ ਹੋਣ ਕਰ ਕੇ ਦਿੱਸਦੇ ਨਹੀਂ  
ਹਨ । ਭੇਖ ਕਰਨ ਵਾਲੇ ਲੋਕ ਭੇਖ ਕਰ ਕਰ ਕੇ ਥੱਕ ਗਏ ਹਨ, ਪਰ ਉਹਨਾਂ ਨੂੰ ਭੀ ਕਿਸੇ ਉਪਾਉ ਕਰਨ ਨਾਲ (ਇਹ ਫਾਟਕ)  
ਨਹੀਂ ਦਿੱਸੇ, (ਹਾਂ) ਜੋ ਮਨੁੱਖ ਹਰੀ ਦਾ ਨਾਮ ਜਪਦੇ ਹਨ, ਉਹਨਾਂ ਦੇ ਕਪਾਟ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਖੁਲ੍ਹਦੇ ਹਨ ।  
ਪ੍ਰਭੁ (ਦਾ ਨਾਮ) ਅੰਮ੍ਰਿਤ ਦਾ ਰੁੱਖ ਹੈ, ਜਿਨ੍ਹਾਂ ਨੇ (ਇਸ ਦਾ ਰਸ) ਪੀਤਾ ਹੈ ਉਹ ਰੱਜ ਗਏ ਹਨ ।੧੪।

English Translation:

### SHALOK, THIRD MEHL:

Waaho! Waaho! The Lord Himself causes us to praise Him, through the True Word of the  
Guru's Shabad. Waaho! Waaho! is His Eulogy and Praise; how rare are the Gurmukhs who  
understand this. Waaho! Waaho! is the True Word of His Bani, by which we meet our True  
Lord. O Nanak, chanting Waaho! Waaho! God is attained; by His Grace, He is obtained. || 1 ||  
THIRD MEHL: Chanting Waaho! Waaho! the tongue is adorned with the Word of the Shabad.  
Through the Perfect Shabad, one comes to meet God. How very fortunate are those, who with  
their mouths, chant Waaho! Waaho! How beautiful are those persons who chant Waaho!  
Waaho! and worship the Lord in adoration. Waaho! Waaho! is obtained by His Grace; O Nanak,  
honor is obtained at the Gate of the True Lord. || 2 || PAUREE: Within the fortress of body,  
are the hard and rigid doors of falsehood, deception and pride. Deluded by doubt, the blind and  
ignorant self-willed manmukhs cannot see them. They cannot be found by any efforts; wearing  
their religious robes, the wearers have grown weary of trying. The doors are opened only by the  
Word of the Guru's Shabad, and then, one chants the Name of the Lord. The Dear Lord is the  
Tree of Ambrosial Nectar; those who drink in this Nectar are satisfied. || 14 ||